

# ੩ ਯੂਹੰਨਾ

1

## ਕਾਂਡ 1

**ਲ**ਿਖਤੁਮ ਕਲੀਸਿਯਾ ਦਾ ਬਚੁਰਗ, ਅੱਗੇ ਜੋਗ ਪਿਆਰੇ ਗਾਯੂਸ ਨੂੰ ਜਿਹ ਦੇ ਨਾਲ ਮੈਂ ਸੱਚੀ ਮੁੱਚੀ ਪ੍ਰੇਮ ਰੱਖਦਾ ਹਾਂ।

**2** ਪਿਆਰਿਆ, ਮੈਂ ਇਹ ਪ੍ਰਾਰਥਨਾ ਕਰਦਾ ਹਾਂ ਭਈ ਜਿਵੇਂ ਤੇਰੀ ਜਾਨ ਸੁਖ ਸਾਂਦ ਨਾਲ ਹੈ ਤਿਵੇਂ ਤੂੰ ਸਭਨੀਂ ਗੱਲੀਂ ਸੁਖ ਸਾਂਦ ਨਾਲ ਅਤੇ ਨਰੋਆ ਰਹੇਂ।

**3** ਮੈਂ ਡਾਢਾ ਅਨੰਦ ਹੋਇਆ ਜਦ ਕਦੇ ਭਰਾਵਾਂ ਨੇ ਆਣ ਕੇ ਤੇਰੀ ਸਚਿਆਈ ਦੀ ਸਾਖੀ ਦਿੱਤੀ, ਜਿਵੇਂ ਤੂੰ ਸਚਿਆਈ ਉੱਤੇ ਚੱਲਦਾ ਭੀ ਹੈਂ।

**4** ਇਸ ਨਾਲੋਂ ਮੈਨੂੰ ਵੱਡਾ ਅਨੰਦ ਕੋਈ ਨਹੀਂ ਜੋ ਮੈਂ ਸੁਣਾਂ ਭਈ ਮੇਰੇ ਬਾਲਕ ਸਚਿਆਈ ਉੱਤੇ ਚੱਲਦੇ ਹਨ।

**5** ਪਿਆਰਿਆ, ਤੂੰ ਜੋ ਸੇਵਾ ਭਰਾਵਾਂ ਨਾਲ ਅਤੇ ਪਰਦੇਸੀਆਂ ਨਾਲ ਵੀ ਕਰਦਾ ਹੈ ਸੋ ਵਫ਼ਾਦਾਰੀ ਦਾ ਕੰਮ ਕਰਦਾ ਹੈਂ।

**6** ਜਿਨ੍ਹਾਂ ਨੇ ਕਲੀਸਿਯਾ ਦੇ ਅੱਗੇ ਤੇਰੇ ਪ੍ਰੇਮ ਦੀ ਸਾਖੀ ਦਿੱਤੀ। ਜੇ ਤੂੰ ਓਹਨਾਂ ਨੂੰ ਅਗਾਹਾਂ ਪੁਚਾ ਦੇਵੇਂ ਜਿਸ ਤਰਾਂ ਪਰਮੇਸ਼ੁਰ ਦੇ ਸੇਵਕਾਂ ਨੂੰ ਕਰਨਾ ਜੋਗ ਹੈ ਤਾਂ ਚੰਗਾ ਕਰੇਂ।

**7** ਕਿਉਂ ਜੋ ਓਹ ਉਸ ਨਾਮ ਦੇ ਨਮਿੱਤ ਨਿੱਕਲ ਤੁਰੇ ਅਤੇ ਪਰਾਈਆਂ ਕੌਮਾਂ ਤੋਂ ਕੁਝ ਨਹੀਂ ਲੈਂਦੇ।

**8** ਇਸ ਲਈ ਸਾਨੂੰ ਚਾਹੀਦਾ ਹੈ ਜੋ ਏਹੋ ਜੇਹਿਆਂ ਦੀ ਆਗਤ ਭਾਗਤ ਕਰੀਏ ਭਈ ਸਚਿਆਈ ਵਿੱਚ ਓਹਨਾਂ ਦੇ ਨਾਲ ਦੇ ਕੰਮ ਕਰਨ ਵਾਲੇ ਹੋਈਏ।

**9** ਮੈਂ ਕਲੀਸਿਯਾ ਨੂੰ ਕੁਝ ਲਿਖਿਆ ਸੀ ਪਰ ਦਿਯੂਤ੍ਰਿਫੇਸ ਜਿਹੜਾ ਉਨ੍ਹਾਂ ਵਿੱਚੋਂ ਸਿਰ ਕੱਢ ਹੋਣਾ ਚਾਹੁੰਦਾ ਹੈ ਸਾਨੂੰ ਨਹੀਂ ਮੰਨਦਾ।

**10** ਇਸ ਕਾਰਨ ਜੇ ਮੈਂ ਆਇਆ ਤਾਂ ਉਹ ਦੇ ਕੰਮ ਜਿਹੜੇ ਉਹ ਕਰਦਾ ਹੈ ਚਿਤਾਰਾਂਗਾ ਕਿ ਉਹ ਬੁਰੀਆਂ ਗੱਲਾਂ ਆਖ ਕੇ ਸਾਡੇ ਵਿਰੁੱਧ ਬਕਦਾ ਹੈ, ਅਤੇ ਐਨੇ ਨਾਲ ਹੀ ਰਾਜੀ ਨਹੀਂ ਹੁੰਦਾ ਪਰ ਨਾ ਤਾਂ ਆਪ ਭਰਾਵਾਂ ਦਾ ਆਦਰ ਭਾਉ ਕਰਦਾ ਅਤੇ ਜਿਹੜੇ ਕਰਨਾ ਚਾਹੁੰਦੇ ਹਨ ਓਹਨਾਂ ਨੂੰ ਵਰਜਦਾ ਹੈ ਅਤੇ ਓਹਨਾਂ ਨੂੰ ਕਲੀਸਿਯਾ ਵਿੱਚ ਛੇਕ ਦਿੰਦਾ ਹੈ!

**11** ਪਿਆਰਿਆ, ਬੁਰੇ ਦੀ ਨਹੀਂ ਸਗੋਂ ਭਲੇ ਦੀ ਰੀਸ ਕਰ। ਜਿਹੜਾ ਭਲਾ ਕਰਦਾ ਹੈ ਉਹ ਪਰਮੇਸ਼ੁਰ ਤੋਂ ਹੈ। ਜਿਹੜਾ ਬੁਰਾ ਕਰਦਾ ਹੈ ਉਹ ਨੇ ਪਰਮੇਸ਼ੁਰ ਨੂੰ ਨਹੀਂ ਵੇਖਿਆ ਹੈ।

**12** ਦੇਮੇਤ੍ਰਿਯੂਸ ਦੀ ਸਭਨਾਂ ਨੇ ਅਤੇ ਸਚਿਆਈ ਨੇ ਆਪ ਵੀ ਸਾਖੀ ਦਿੱਤੀ ਹੈ ਸਗੋਂ ਅਸੀਂ ਵੀ ਸਾਖੀ ਦਿੰਦੇ ਹਾਂ ਅਤੇ ਤੂੰ ਜਾਣਦਾ ਹੈਂ ਭਈ ਸਾਡੀ ਸਾਖੀ ਸਤ ਹੈ।

**13** ਲਿਖਣਾ ਤਾਂ ਤੈਨੂੰ ਮੈਂ ਬਹੁਤ ਕੁਝ ਸੀ ਪਰ ਮੈਂ ਨਹੀਂ ਚਾਹੁੰਦਾ ਭਈ ਸਿਆਹੀ ਅਤੇ ਲਿੱਖਣ ਨਾਲ ਤੈਨੂੰ ਲਿਖਾਂ।

**14** ਪਰ ਮੈਨੂੰ ਆਸ ਹੈ ਭਈ ਤੈਨੂੰ ਝੱਬਦੇ ਮਿਲਾਂ। ਤਦ ਅਸੀਂ ਰੋਬਰੂ ਗੱਲਾਂ ਕਰਾਂਗੇ। ਤੈਨੂੰ ਸ਼ਾਂਤੀ ਪਰਾਪਤ ਹੋਵੇ। ਸਾਡੇ ਮਿੱਤ੍ਰ ਤੇਰੀ ਸੁਖ ਸਾਂਦ ਪੁੱਛਦੇ ਹਨ। ਤੂੰ ਸਾਡੇ ਮਿੱਤ੍ਰਾਂ ਨੂੰ ਨਾਉਂ ਲੈ ਲੈ ਕੇ ਸੁਖ ਸਾਂਦ ਆਖੀਂ।

For other languages please go to [www.wordproject.org](http://www.wordproject.org)